

ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ  
ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ  
ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥  
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ  
ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ {ਪੰਨਾ 1115}

ਪਦਅਰਥ:- ਜਗ ਜੀਵਨੁ—ਜਗਤ ਦਾ ਜੀਵਨ, ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ। ਜਗਦੀਸੁ—ਜਗਤ  
ਦਾ ਈਸ਼, ਜਗਤ ਦਾ ਮਾਲਕ। ਨਾਥੁ—ਖਸਮ। ਤੂ—ਤੈਨੂੰ। ਜਿਨ ਕੈ—ਜਿਨ੍ਹਾਂ ਦੇ ਭਾਗ ਵਿਚ। ਧੁਰਿ—ਧੁਰੇਂ, ਪ੍ਰਭੂ  
ਦੀ ਹਜ਼ੂਰੀ ਤੋਂ। ਲੇਖੁ—(ਸਿਮਰਨ ਦੇ ਸੰਸਕਾਰਾਂ ਦਾ) ਲੇਖ। ਮਾਥੁ—ਮੱਥਾ।

ਜਿਨ ਕਉ—ਜਿਨ੍ਹਾਂ ਵਾਸਤੇ। ਨਿਮਖ—{inmy—} ਅੱਖ ਫਰਕਣ ਜਿਤਨਾ ਸਮਾ। ਸਭਿ ਪਾਪ—ਸਾਰੇ ਪਾਪ।  
ਗੁਰਬਚਨੀ—ਗੁਰੂ ਦੇ ਬਚਨਾਂ ਉੱਤੇ ਤੁਰ ਕੇ। ਜਾਪਿਆ—ਜਪਿਆ। ਤੇ ਜਨ—{ਬਹੁ-ਵਚਨ} ਉਹ ਬੰਦੇ। ਤਿਨ  
ਦੇਖੇ—ਉਹਨਾਂ ਨੂੰ ਵੇਖ ਕੇ, ਉਹਨਾਂ ਦਾ ਦਰਸਨ ਕਰ ਕੇ। ਹਉ—ਮੈਂ। ਸਨਾਥੁ—ਨਾਥ ਵਾਲਾ, ਖਸਮ ਵਾਲਾ।1।

ਅਰਥ:- ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ  
ਪੈਦਾ ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ। ਹੇ ਪ੍ਰਭੂ! ਧੁਰ ਦਰਗਾਹ ਤੋਂ ਜਿਨ੍ਹਾਂ ਦੇ ਭਾਗਾਂ ਵਿਚ (ਹਰਿ-ਸਿਮਰਨ  
ਦੇ ਸੰਸਕਾਰਾਂ ਦਾ) ਲੇਖ ਲਿਖਿਆ ਹੋਇਆ ਹੈ, ਜਿਨ੍ਹਾਂ ਦਾ ਮੱਥਾ ਭਾਗਾਂ ਵਾਲਾ ਹੈ, ਉਹਨਾਂ ਨੇ ਤੈਨੂੰ ਸਿਮਰਿਆ ਹੈ। ਹੇ  
ਭਾਈ! ਉਹਨਾਂ ਨੇ ਮੇਰੇ ਰਾਮ ਨੂੰ ਸਿਮਰਿਆ ਹੈ।

ਹੇ ਭਾਈ! ਮਾਲਕ-ਹਰੀ ਨੇ ਜਿਨ੍ਹਾਂ ਦੇ ਭਾਗਾਂ ਵਿਚੋਂ ਧੁਰੇਂ ਸਿਮਰਨ ਦਾ ਲੇਖ ਲਿਖ ਦਿੱਤਾ ਹੈ, ਉਹ (ਸਦਾ) ਹਰਿ-ਨਾਮ  
ਦਾ ਸਿਮਰਨ ਕਰਦੇ ਹਨ। ਹੇ ਭਾਈ! ਜਿਨ੍ਹਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਿਆ ਹੈ,  
ਉਹਨਾਂ ਦੇ ਸਾਰੇ ਪਾਪ ਅੱਖ ਝਮਕਣ ਜਿਤਨੇ ਸਮੇਂ ਵਿਚ ਹੀ ਦੂਰ ਹੋ ਜਾਂਦੇ ਹਨ।

ਹੇ ਭਾਈ! ਉਹ ਮਨੁੱਖ ਭਾਗਾਂ ਵਾਲੇ ਹਨ, ਮੁਬਾਰਿਕ ਹਨ, ਜਿਹੜੇ ਪਰਮਾਤਮਾ ਦਾ ਨਾਮ ਜਪਦੇ ਹਨ। ਉਹਨਾਂ ਦਾ  
ਦਰਸਨ ਕਰ ਕੇ ਮੈਂ (ਭੀ) ਖਸਮ ਵਾਲਾ (ਅਖਵਾਣ ਜੋਗਾ) ਹੋ ਗਿਆ ਹਾਂ (ਕਿਉਂਕਿ ਮੈਂ ਭੀ ਖਸਮ-ਪ੍ਰਭੂ ਦਾ ਨਾਮ  
ਜਪਣ ਲੱਗ ਪਿਆ ਹਾਂ)।

ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ ਪੈਦਾ  
ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ।1।

ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਉਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ  
ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਉਜਲ ਮੁਖ ਹਰਿ ਦੁਆਰਿ  
॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ  
ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਉਪਰਿ  
ਸਾਚੁ ਧਣੀ ॥੨॥ {ਪੰਨਾ 1115}

ਪਦਅਰਥ:- ਜਲਿ—ਜਲ ਵਿਚ। ਥਲਿ—ਧਰਤੀ ਵਿਚ। ਮਹੀਅਲਿ—ਮਹੀ ਤਲਿ {ਮਹੀ—ਧਰਤੀ। ਤਲਿ—  
ਤਲ ਉੱਤੇ} ਧਰਤੀ ਦੇ ਤਲ ਉੱਤੇ, ਪੁਲਾੜ ਵਿਚ। ਭਰਪੂਰਿ—ਵਿਆਪਕ। ਸਾਚੁ—ਸਦਾ ਕਾਇਮ ਰਹਿਣ ਵਾਲਾ।  
ਧਣੀ—ਮਾਲਕ। ਮਨਿ—ਮਨ ਵਿਚ। ਚੀਤਿ—ਚਿੱਤ ਵਿਚ। ਜਪਿ ਜਪਿ—ਮੁੜ ਮੁੜ ਜਪ ਕੇ। ਘਣੀ—ਬਹੁਤ  
ਲੁਕਾਈ।

ਤੇ—ਉਹ {ਬਹੁ-ਵਚਨ}। ਮੁਕਤ—ਵਿਕਾਰਾਂ ਤੋਂ ਸੁਤੰਤਰ। ਤਿਨ ਕੇ ਮੁਖ—ਉਹਨਾਂ ਦੇ ਮੂੰਹ। ਉਜਲ—ਰੋਸ਼ਨ। ਦੁਆਰਿ—ਦੁਆਰੇ ਤੇ, ਦਰ ਤੇ। ਓਇ—{ਲਫਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇ। ਹਲਤਿ—{A>} ਇਸ ਲੋਕ ਵਿਚ। ਪਲਤਿ—{pr>} ਪਰਲੋਕ ਵਿਚ। ਸੁਹੇਲੇ—ਸੁਖੀ। ਰਖਨਹਾਰਿ—ਰਖਨਹਾਰ ਨੇ, ਬਚਾਣ ਦੀ ਸਮਰਥਾ ਵਾਲੇ ਨੇ।

ਭਾਈ—ਹੇ ਭਾਈ! ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲੇ। ਸਫਲ—ਫਲ ਵਾਲੀ, ਕਾਮਯਾਬ।2।

ਅਰਥ:- ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈ, ਤੂੰ ਸਭ ਜੀਵਾਂ ਦੇ ਸਿਰ ਉੱਤੇ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਪਰਮਾਤਮਾ ਦਾ ਨਾਮ (ਸਦਾ) ਜਪਿਆ (ਉਹ ਵਿਕਾਰਾਂ ਤੋਂ ਬਚ ਗਏ)। ਹੇ ਭਾਈ! ਪ੍ਰਭੂ ਦਾ ਨਾਮ ਮੁੜ ਮੁੜ ਜਪ ਕੇ ਬੇਅੰਤ ਲੁਕਾਈ ਮੁਕਤ ਹੋ ਜਾਂਦੀ ਹੈ।

ਹੇ ਭਾਈ! ਜਿਹੜੇ ਪ੍ਰਾਣੀ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ (ਪ੍ਰਭੂ-ਦਰ ਤੇ ਉਹ ਆਦਰ-ਸਤਕਾਰ ਪ੍ਰਾਪਤ ਕਰਦੇ ਹਨ)। ਉਹ ਬੰਦੇ ਇਸ ਲੋਕ ਵਿਚ ਤੇ ਪਰਲੋਕ ਵਿਚ ਸੁਖੀ ਜੀਵਨ ਵਾਲੇ ਹੋ ਜਾਂਦੇ ਹਨ। ਬਚਾਣ ਦੀ ਸਮਰਥਾ ਵਾਲੇ ਪਰਮਾਤਮਾ ਨੇ ਉਹਨਾਂ ਨੂੰ ਆਪ (ਵਿਕਾਰਾਂ ਤੋਂ) ਬਚਾ ਲਿਆ ਹੁੰਦਾ ਹੈ।

ਹੇ ਹਰੀ ਦੇ ਸੰਤ ਜਨੋਂ! ਹੇ ਸਾਧ ਸੰਗਤਿ! ਹੇ ਭਾਈ! ਸੁਣੋ—ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦੀ ਕੀਤੀ ਹੋਈ ਸੇਵਾ-ਭਗਤੀ ਕਾਮਯਾਬ ਹੁੰਦੀ ਹੈ।

ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈ, ਤੂੰ ਸਭ ਜੀਵਾਂ ਦੇ ਸਿਰ ਉੱਤੇ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ।2।

ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ  
ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ  
॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ  
ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ੩॥  
{ਪੰਨਾ 1115}

ਪਦਅਰਥ:- ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਰਵਿਆ—ਵਿਆਪਕ, ਮੌਜੂਦ। ਵਣਿ—  
ਵਣ ਵਿਚ। ਤ੍ਰਿਣਿ—ਤ੍ਰਿਣ ਵਿਚ, ਘਾਹ ਦੇ ਤੀਲੇ ਵਿਚ। ਤ੍ਰਿਭਵਣਿ—ਤਿੰਨ-ਭਵਨੀ ਜਗਤ ਵਿਚ। ਮੁਖਿ—ਮੂੰਹ  
ਨਾਲ। ਚਵਿਆ—ਉਚਾਰਿਆ।

ਸਭਿ—ਸਾਰੇ ਜੀਵ। ਚਵਹਿ—ਉਚਾਰਦੇ ਹਨ। ਕਰਤੇ—ਕਰਤਾਰ ਦਾ। ਅਸੰਖ—ਜਿਨ੍ਹਾਂ ਦੀ ਸੰਖਿਆ ਨਹੀਂ ਹੋ  
ਸਕਦੀ, ਅਣ-ਗਿਣਤ। ਧਿਆਵਏ—ਧਿਆਵੈ, ਧਿਆਉਂਦੀ ਹੈ {ਇਕ-ਵਚਨ}। ਕਰਤੇ ਭਾਵਏ—ਕਰਤਾਰ ਨੂੰ  
ਪਿਆਰਾ ਲੱਗਦਾ ਹੈ।

ਸਫਲੁ—ਕਾਮਯਾਬ। ਸੋ—ਉਹ ਮਨੁੱਖ। ਦਰਸਨੁ—(ਉਸ ਮਨੁੱਖ ਦਾ) ਦਰਸਨ। ਕਰਤੇ—ਹੇ ਕਰਤਾਰ! ਜਿਸੁ  
ਹਿਰਦੈ—ਜਿਸ ਦੇ ਹਿਰਦੇ ਵਿਚ। ਸਦ—ਸਦਾ। ਚਵਿਆ—ਉਚਾਰਿਆ।

ਅਰਥ:- ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈ।

ਹੇ ਪ੍ਰਭੂ! ਜੰਗਲ ਵਿਚ, ਘਾਹ ਦੇ ਤੀਲੇ ਵਿਚ, ਤ੍ਰਿਭਵਣੀ-ਜਗਤ ਵਿਚ—ਹਰ ਥਾਂ ਤੂੰ ਹੀ ਤੂੰ ਵੱਸ ਰਿਹਾ ਹੈ। ਹੇ ਭਾਈ!

ਸਾਰੀ ਸ੍ਰਿਸ਼ਟੀ (ਭਾਵ, ਸਾਰੀ ਸ੍ਰਿਸ਼ਟੀ ਦੇ ਜੀਵ) ਆਪਣੇ ਮੂੰਹ ਨਾਲ ਹਰਿ-ਨਾਮ ਹੀ ਉਚਾਰ ਰਹੀ ਹੈ।

ਹੇ ਭਾਈ! ਅਸੰਖਾਂ ਜੀਵ ਅਣਗਿਣਤ ਜੀਵ ਸਾਰੇ ਹੀ ਕਰਤਾਰ ਦਾ ਨਾਮ ਸਦਾ ਉਚਾਰ ਰਹੇ ਹਨ। ਹੇ ਭਾਈ! (ਸਾਰੀ ਸ੍ਰਿਸ਼ਟੀ) ਹਰੀ ਦਾ ਨਾਮ ਸਿਮਰ ਰਹੀ ਹੈ। ਹੇ ਭਾਈ! ਹਰੀ ਦਾ ਉਹ ਸੰਤ ਹਰੀ ਦਾ ਉਹ ਸਾਧੂ ਧੰਨ ਹੈ ਧੰਨ ਹੈ, ਜਿਹੜਾ ਹਰਿ-ਪ੍ਰਭੂ ਨੂੰ ਜਿਹੜਾ ਕਰਤਾਰ ਨੂੰ ਪਿਆਰਾ ਲੱਗਦਾ ਹੈ।

ਹੇ ਕਰਤਾਰ! ਜਿਸ ਦੇ ਹਿਰਦੇ ਵਿਚ (ਤੂੰ ਵੱਸਦਾ ਹੈ), ਜੋ ਸਦਾ (ਤੇਰਾ) ਨਾਮ ਉਚਾਰਦਾ ਹੈ, ਉਹ ਮਨੁੱਖ ਕਾਮਯਾਬ (ਜੀਵਨ ਵਾਲਾ) ਹੈ, (ਮੈਨੂੰ ਉਸ ਦਾ) ਦਰਸਨ ਬਖਸ਼। ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈਂ। 3।

ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿਗੁਰੁ  
ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ  
ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ  
ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ  
ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ {ਪੰਨਾ 1115-1116}

ਪਦਅਰਥ:- ਭੰਡਾਰ—ਖਜ਼ਾਨੇ। ਅਸੰਖ—ਬੇਅੰਤ। ਸੁਆਮੀ—ਹੇ ਸੁਆਮੀ! ਜਿਸ ਕੈ ਮਸਤਕਿ—ਜਿਸ ਦੇ ਮੱਥੇ ਉੱਤੇ {ਸੰਬੰਧਕ 'ਕੈ' ਦੇ ਕਾਰਨ ਲਫਜ਼ 'ਜਿਸੁ' ਦਾ ੁ ਉੱਡ ਗਿਆ ਹੈ}। ਗੁਰੁ ਹਾਥੁ—ਗੁਰੂ ਦਾ ਹੱਥ। ਟਿਕਹਿ—ਟਿਕ ਜਾਂਦੇ ਹਨ।

ਤਿਸ ਕੈ ਹਿਰਦੈ—ਉਸ (ਮਨੁੱਖ) ਦੇ ਹਿਰਦੇ ਵਿਚ। ਭਉ—ਡਰ-ਅਦਬ। ਭਾਵਨੀ—ਸਰਧਾ, ਪਿਆਰ। ਬਿਨੁ ਭੈ—ਡਰ-ਅਦਬ ਤੋਂ ਬਿਨਾ {ਸੰਬੰਧਕ ਦੇ ਕਾਰਨ ਲਫਜ਼ 'ਭਉ' ਤੋਂ 'ਭੈ' ਬਣ ਜਾਂਦਾ ਹੈ}।

ਨਾਨਕ—ਹੇ ਨਾਨਕ! ਤਿਸਹਿ—ਉਸ (ਮਨੁੱਖ) ਨੂੰ {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫਜ਼ 'ਤਿਸੁ' ਦਾ ੁ ਉੱਡ ਗਿਆ ਹੈ}। 4।

ਅਰਥ:- ਹੇ ਮੇਰੇ ਸੁਆਮੀ! (ਤੇਰੇ ਘਰ ਵਿਚ) ਤੇਰੀ ਭਗਤੀ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ, (ਪਰ ਇਹ ਖਜ਼ਾਨੇ) ਉਸ (ਮਨੁੱਖ) ਨੂੰ ਮਿਲਦੇ ਹਨ ਜਿਸ ਨੂੰ ਤੂੰ (ਆਪ) ਦੋਂਦਾ ਹੈ। ਹੇ ਭਾਈ! ਜਿਸ (ਮਨੁੱਖ) ਦੇ ਮੱਥੇ ਉੱਤੇ ਗੁਰੂ ਦਾ ਹੱਥ ਹੋਵੇ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ (ਮਨੁੱਖ) ਦੇ ਅੰਦਰ (ਪਰਮਾਤਮਾ ਦਾ) ਡਰ ਅਦਬ ਹੈ (ਪਰਮਾਤਮਾ ਵਾਸਤੇ) ਸਰਧਾ-ਪਿਆਰ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ। ਹੇ ਭਾਈ! ਪਰਮਾਤਮਾ ਦੇ ਡਰ-ਅਦਬ ਤੋਂ ਬਿਨਾ ਕਿਸੇ ਭੀ ਮਨੁੱਖ ਨੇ (ਪਰਮਾਤਮਾ ਦਾ) ਪ੍ਰੇਮ ਪ੍ਰਾਪਤ ਨਹੀਂ ਕੀਤਾ। ਕੋਈ ਭੀ ਮਨੁੱਖ (ਪਰਮਾਤਮਾ ਦੇ) ਡਰ-ਅਦਬ ਤੋਂ ਬਿਨਾ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਿਆ (ਕੋਈ ਭੀ ਵਿਕਾਰਾਂ ਤੋਂ ਬਚ ਨਹੀਂ ਸਕਿਆ)।

ਹੇ ਨਾਨਕ! (ਆਖ—ਹੇ ਪ੍ਰਭੂ!) ਉਸੇ ਮਨੁੱਖ ਦੇ ਹਿਰਦੇ ਵਿਚ ਤੇਰਾ ਡਰ-ਅਦਬ ਤੇਰਾ ਪ੍ਰੇਮ-ਪਿਆਰ ਪੈਦਾ ਹੁੰਦਾ ਹੈ ਜਿਸ ਉੱਤੇ ਆਪਣੀ ਮਿਹਰ ਕਰਦਾ ਹੈ। ਹੇ ਮੇਰੇ ਸੁਆਮੀ! (ਤੇਰੇ ਘਰ ਵਿਚ) ਤੇਰੇ ਭਗਤੀ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ, (ਪਰ ਇਹ ਖਜ਼ਾਨੇ) ਉਸ (ਮਨੁੱਖ) ਨੂੰ ਮਿਲਦੇ ਹਨ ਜਿਸ ਨੂੰ ਤੂੰ (ਆਪ) ਦੋਂਦਾ ਹੈ। 4। 3।